

ਆਸਾ ਮਹਲਾ ੧ ॥

Aasaa, First Mehl:

ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥

Where are the games, the stables, the horses? Where are the drums and the bugles?

ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥

Where are the sword-belts and chariots? Where are those scarlet uniforms?

ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥

Where are the rings and the beautiful faces? They are no longer to be seen here. ||1||

ਇਹੁ ਜਗੁ ਤੇਰਾ ਤੂ ਗੋਸਾਈ ॥

This world is Yours; You are the Lord of the Universe.

ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਈ ॥੧॥ ਰਹਾਉ ॥

In an instant, You establish and disestablish. You distribute wealth as it pleases You. ||1||Pause||

ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥

Where are the houses, the gates, the hotels and palaces? Where are those beautiful way-stations?

ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥

Where are those beautiful women, reclining on their beds, whose beauty would not allow one to sleep?

ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥

Where are those betel leaves, their sellers, and the haremees? They have vanished like shadows. ||2||

ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥

For the sake of this wealth, so many were ruined; because of this wealth, so many have been disgraced.

ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥

It was not gathered without sin, and it does not go along with the dead.

ਜਿਸ ਨੇ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥

Those, whom the Creator Lord would destroy - first He strips them of virtue.  
||3||

ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥

Millions of religious leaders failed to halt the invader, when they heard of the Emperor's invasion.

ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥

He burned the rest-houses and the ancient temples; he cut the princes limb from limb, and cast them into the dust.

ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥

None of the Mugals went blind, and no one performed any miracle. ||4||

ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥

The battle raged between the Mugals and the Pat'haans, and the swords clashed on the battlefield.

ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥

They took aim and fired their guns, and they attacked with their elephants.

ਜਿਨ੍ਹ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹ੍ਹਾ ਮਰਣਾ ਭਾਈ ॥੫॥

Those men whose letters were torn in the Lord's Court, were destined to die,  
O Siblings of Destiny. ||5||

ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥

The Hindu women, the Muslim women, the Bhattis and the Rajputs

ਇਕਨ੍ਹ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹ੍ਹਾ ਵਾਸੁ ਮਸਾਈ ॥

- some had their robes torn away, from head to foot, while others came to dwell in the cremation ground.

ਜਿਨ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ ਕਿਉ ਰੈਣਿ ਵਿਹਾਈ ॥੬॥

Their husbands did not return home - how did they pass their night? ||6||

ਆਪੇ ਕਰੇ ਕਰਾਏ ਕਰਤਾ ਕਿਸ ਨੇ ਆਖਿ ਸੁਣਾਈਐ ॥

The Creator Himself acts, and causes others to act. Unto whom should we complain?

ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥

Pleasure and pain come by Your Will; unto whom should we go and cry?

ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥

The Commander issues His Command, and is pleased. O Nanak, we receive what is written in our destiny. ||7||12||